

ਰਾਮਕਲੀ ਮਹਲਾ ੫ ॥

Raamkalee, Fifth Mehl:

ਮੁਖ ਤੇ ਪੜਤਾ ਟੀਕਾ ਸਹਿਤ ॥

You read the scriptures, and the commentaries,

ਹਿਰਦੈ ਰਾਮੁ ਨਹੀ ਪੂਰਨ ਰਹਤ ॥

but the Perfect Lord does not dwell in your heart.

ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥

You preach to others to have faith,

ਅਪਨਾ ਕਹਿਆ ਆਪਿ ਨ ਕਮਾਵੈ ॥੧॥

but you do not practice what you preach. ||1||

ਪੰਡਿਤ ਬੇਦੁ ਬੀਚਾਰਿ ਪੰਡਿਤ ॥

O Pandit, O religious scholar, contemplate the Vedas.

ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥

Eradicate anger from your mind, O Pandit. ||1||Pause||

ਆਗੈ ਰਾਖਿਓ ਸਾਲ ਗਿਰਾਮੁ ॥

You place your stone god before yourself,

ਮਨੁ ਕੀਨੋ ਦਹ ਦਿਸ ਬਿਸੁਆਮੁ ॥

but your mind wanders in the ten directions.

ਤਿਲਕੁ ਚਰਾਵੈ ਪਾਈ ਪਾਇ ॥

You apply a ceremonial tilak mark to its forehead, and fall at its feet.

ਲੋਕ ਪਚਾਰਾ ਅੰਧੁ ਕਮਾਇ ॥੨॥

You try to appease the people, and act blindly. ||2||

ਖਟੁ ਕਰਮਾ ਅਰੁ ਆਸਣੁ ਧੋਤੀ ॥

You perform the six religious rituals, and sit wearing your loin-cloth.

ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥

In the homes of the wealthy, you read the prayer book.

ਮਾਲਾ ਫੇਰੈ ਮੰਗੈ ਬਿਭੂਤ ॥

You chant on your mala, and beg for money.

ਇਹ ਬਿਧਿ ਕੋਇ ਨ ਤਰਿਓ ਮੀਤ ॥੩॥

No one has ever been saved in this way, friend. ||3||

ਸੋ ਪੰਡਿਤੁ ਗੁਰ ਸਬਦੁ ਕਮਾਇ ॥

He alone is a Pandit, who lives the Word of the Guru's Shabad.

ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥

Maya, of the three qualities, leaves him.

ਚਤੁਰ ਬੇਦ ਪੂਰਨ ਹਰਿ ਨਾਇ ॥

The four Vedas are completely contained within the Lord's Name.

ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥

Nanak seeks His Sanctuary. ||4||6||17||